

ਭੈਰਉ ਮਹਲਾ ੪ ਘਰੁ ੨

Bhairao, Fourth Mehl, Second House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥

The Lord's Saint is the embodiment of the Lord; within his heart is the Name of the Lord.

ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮੁਰਿ ॥੧॥

One who has such destiny inscribed on his forehead, follows the Guru's Teachings, and contemplates the Name of the Lord within his heart. ||1||

ਮਧੁਸੂਦਨੁ ਜਪੀਐ ਉਰ ਧਾਰਿ ॥

Enshrine Him in your heart, and meditate on the Lord.

ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥

The five plundering thieves are in the body-village; through the Word of the Guru's Shabad, the Lord has beaten them and driven them out. ||1||Pause||

ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥

Those whose minds are satisfied with the Lord - the Lord Himself resolves their affairs.

ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥

Their subservience and their dependence on other people is ended; the Creator Lord is on their side. ||2||

ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥

If something were beyond the realm of the Lord's Power, only then would we have recourse to consult someone else.

ਜੇ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥

Whatever the Lord does is good. Meditate on the Name of the Lord, night and day. ||3||

ਹਰਿ ਜੇ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥

Whatever the Lord does, He does by Himself. He does not ask or consult anyone else.

ਨਾਨਕ ਸੌ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥

O Nanak, meditate forever on God; granting His Grace, He unites us with the True Guru. ||4||1||5||